

I/21921/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ

ਬਰਨਾਲਾ 'ਚ ਫਸੇ ਕਸ਼ਮੀਰੀ ਪਰਿਵਾਰਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੇ ਯਤਨਾਂ ਸਦਕਾ ਹੋਈ ਵਾਪਸੀ

\* ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦੋ ਬੱਸਾਂ ਜੰਮੂ-ਕਸ਼ਮੀਰ ਲਈ ਰਵਾਨਾ

\* ਕਸ਼ਮੀਰੀ ਪਰਿਵਾਰਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਸ਼ੁਕਰੀਆ; ਕਿਹਾ, ਹੁਣ ਆਪਣੇ ਘਰੀਂ ਮਨਾ ਸਕਣਗੇ ਰਮਜ਼ਾਨ

ਬਰਨਾਲਾ, 3 ਮਈ

ਬਰਨਾਲਾ ਵਿਚ ਫਸੇ 59 ਕਸ਼ਮੀਰੀ ਵਿਅਕਤੀਆਂ ਦੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਕੀਤੇ ਯਤਨਾਂ ਬਦੌਲਤ ਅੱਜ ਘਰ ਵਾਪਸੀ ਹੋ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਸ਼ਮੀਰੀ ਪਰਿਵਾਰਾਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸ਼ੁਕਰੀਆ ਅਦਾ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਉਹ ਰਮਜ਼ਾਨ ਦਾ ਪਵਿੱਤਰ ਮਹੀਨਾ ਆਪਣੇ ਘਰ ਮਨਾ ਸਕਣਗੇ। ਇਹ ਪਰਿਵਾਰ ਪੱਤੀ ਰੋਡ, ਧਨੌਲਾ ਰੋਡ ਤੇ ਪੁਰਾਣੇ ਬਾਜ਼ਾਰ ਵਿਖੇ ਰਹਿ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜੰਮੂ ਅਤੇ ਕਸ਼ਮੀਰ ਦੇ 59 ਵਿਅਕਤੀ ਕਰਫਿਊ ਕਾਰਨ ਬਰਨਾਲਾ ਵਿਖੇ ਫਸੇ ਹੋਏ ਹਨ, ਜੋ ਆਪਣੇ ਵਪਾਰ ਖਾਤਰ ਅਤੇ ਕੁਝ ਰਿਸ਼ਤੇਦਾਰਾਂ ਨੂੰ ਮਿਲਣ ਇੱਥੇ ਆਏ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇੱਥੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਈਆਂ ਗਈਆਂ ਅਤੇ ਜੰਮੂ-ਕਸ਼ਮੀਰ ਸਰਕਾਰ ਨਾਲ ਰਾਬਤਾ ਬਣਾਇਆ ਗਿਆ, ਜਿਸ ਨੇ ਕਸ਼ਮੀਰੀ ਪਰਿਵਾਰਾਂ ਨੂੰ ਜੰਮੂ-ਕਸ਼ਮੀਰ ਸਰਹੱਦ ਤੱਕ ਭੇਜਣ ਦੀ ਇਜਾਜ਼ਤ ਦਿੱਤੀ। ਇਸ ਤੋਂ ਅੱਗੇ ਉਥੋਂ ਦੀ ਸਰਕਾਰ ਵੱਲੋਂ ਸਬੰਧਤ ਪਰਿਵਾਰਾਂ ਨੂੰ ਘਰੋਂ-ਘਰੀਂ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਮਹਿਲਾਵਾਂ ਅਤੇ ਬੱਚੇ ਵੀ ਹਨ, ਜੋ ਅੱਜ ਵਾਪਸ ਭੇਜੇ ਗਏ ਹਨ ਤਾਂ ਜੋ ਇਹ ਪਰਿਵਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਆਪਣਿਆਂ ਕੋਲ ਪੁੱਜ ਸਕਣ।

ਉਨ੍ਹਾਂ ਦੱਸਿਆ ਕਿ ਅੱਜ ਰਵਾਨਗੀ ਮੌਕੇ ਇਨ੍ਹਾਂ ਪਰਿਵਾਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ ਹਨ ਅਤੇ ਦੋਵੇਂ ਬੱਸਾਂ ਸੈਨੇਟਾਈਜ਼ ਕਰਵਾ ਕੇ ਭੇਜੀਆਂ ਗਈਆਂ। ਸਾਰੇ ਵਿਅਕਤੀਆਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾਈ ਗਈ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿਸੇ ਵੀ ਵਿਅਕਤੀ ਨੂੰ ਖੰਘ, ਜੁਕਾਮ ਜਾਂ ਬੁਖਾਰ ਤਾਂ ਨਹੀਂ ਹੈ। ਇਸ ਦੇ ਨਾਲ ਹੀ ਸਬੰਧਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਵੀ ਲੋੜੀਂਦਾ ਸਾਮਾਨ ਮੁਹੱਈਆ ਕਰਾਇਆ ਗਿਆ ਹੈ।

ਅੱਜ ਘਰ ਵਾਪਸੀ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਇਨ੍ਹਾਂ ਯਾਤਰੀਆਂ 'ਚੋਂ ਜਾਵੇਦ ਖਾਨ ਨੇ ਦੱਸਿਆ ਕਿ ਉਹ ਕੰਮ-ਕਾਰ ਦੇ ਸਿਲਸਿਲੇ ਵਿਚ ਇੱਥੇ ਆਏ ਸਨ, ਪਰ ਕਰਫਿਊ/ਤਾਲਾਬੰਦੀ ਕਾਰਨ ਇੱਥੇ ਹੀ ਫਸ ਗਏ। ਉਨ੍ਹਾਂ ਆਖਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸ਼ੁਕਰਗੁਜ਼ਾਰ ਹਨ ਅਤੇ ਬੇਹੱਦ ਖੁਸ਼ ਵੀ ਹਨ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਸੁਣਵਾਈ ਕੀਤੀ ਹੈ ਅਤੇ ਹੁਣ ਉਹ ਆਪਣੇ ਘਰ ਵਾਪਸ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਵਿੱਤਰ ਰਮਜ਼ਾਨ ਆਪਣਿਆਂ ਨਾਲ ਮਨਾ ਸਕਣਗੇ।

ਅੱਜ ਬੱਸਾਂ ਰਵਾਨਾ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ ਤੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਅਰੋੜਾ ਵੀ ਹਾਜ਼ਰ ਸਨ।

Kashmiri families stranded in Barnala return home, thank dist admn

Barnala, May 3

Due to dedicated efforts of the Punjab Government and the district administration of Barnala, group of 59 persons from Kashmir valley who were stuck here including women and children, have returned to Kashmir today.

In the presence of Deputy Commissioner, Barnala, Mr. Tej Partap Singh Phoolka, 59 persons left for Kashmir on two buses from the district

I/21921/2020

administrative complex today.

The families were living at Patti Road, Dhnaula Road and Purana Bazaar area at Barnala and we're stuck here due to curfew imposed in view of Covid-19. On the occasion, Deputy Commissioner said that he had received information that 59 persons from Kashmir are stuck at Barnala and want to go back. The district administration took up the matter with j&k govt who gave permission to send them to J& k border from where they will be sent further by jk govt to Kathua and other places. Administration provided them the necessary facilities here .

Today, they were sent back so that these families could reach their home and celebrate holy Ramzaan at their homes. He said that masks and sanitizers have been provided to all and medical screening was also done before they left. In addition, necessary equipment has also been provided to the concerned drivers and conductors.

Thanking the Punjab government and district administration, Javed Khan the leader of the group said that 'we were stranded here due to curfew. Now the month of Ramzaan has started and we appealed to Deputy commissioner to send them back. We are so happy and thankful that we are able to go back to our home due to efforts of district administration ', he added before boarding the bus at 7:30 AM .